

ਘਰ ਕੀ ਨਾਰਿ ਤਿਆਗੈ ਅੰਧਾ ॥ ਪਰ ਨਾਰੀ ਸਿਉ ਘਾਲੈ ਧੰਧਾ ॥ ਜੈਸੇ ਸਿੰਬਲੁ ਦੇਖਿ ਸੂਆ  
 ਬਿਗਸਾਨਾ ॥ ਅੰਤ ਕੀ ਬਾਰ ਮੂਆ ਲਪਟਾਨਾ ॥ ੧॥ ਪਾਪੀ ਕਾ ਘਰੁ ਅਗਨੇ ਮਾਹਿ ॥ ਜਲਤ ਰਹੈ  
 ਮਿਟਵੈ ਕਬ ਨਾਹਿ ॥੧॥ ਰਹਾਉ ॥ ਹਰਿ ਕੀ ਭਗਤਿ ਨ ਦੇਖੈ ਜਾਇ ॥ ਮਾਰਗੁ ਛੋਡਿ ਅਮਾਰਗਿ ਪਾਇ  
 ॥ ਮੂਲਹੁ ਭੂਲਾ ਆਵੈ ਜਾਇ ॥ ਅੰਮ੍ਰਿਤੁ ਡਾਰਿ ਲਾਇ ਬਿਖੁ ਖਾਇ ॥੨॥ ਜਿਉ ਬੇਸ੍ਰਾ ਕੇ ਪਰੈ ਅਖਾਰਾ  
 ॥ ਕਾਪਰੁ ਪਹਿਰਿ ਕਰਹਿ ਸੀ ਗਾਰਾ ॥ ਪੂਰੇ ਤਾਲ ਨਿਹਾਲੇ ਸਾਸ ॥ ਵਾ ਕੇ ਗਲੇ ਜਮ ਕਾ ਹੈ ਫਾਸ  
 ॥੩॥ ਜਾ ਕੇ ਮਸਤਕਿ ਲਿਖਿਓ ਕਰਮਾ ॥ ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥ ਕਹਤ ਨਾਮਦੇਉ  
 ਇਹੁ ਬੀਚਾਰੁ ॥ ਇਨ ਬਿਧਿ ਸੰਤਹੁ ਉਤਰਹੁ ਪਾਰਿ ॥੧੨॥੮॥ {ਪੰਨਾ 1165}

ਪਦਅਰਥ:- ਘਾਲੈ ਧੰਧਾ—ਮੰਦ ਕਰਮ ਕਰਦਾ ਹੈ, ਝਖਾਂ ਮਾਰਦਾ ਹੈ। ਸੂਆ—ਤੋਤਾ। ਬਿਗਸਾਨਾ—ਖੁਸ਼ ਹੁੰਦਾ ਹੈ।  
 ਲਪਟਾਨਾ—(ਪਰ-ਤਨ-ਵਿਕਾਰ ਵਿਚ) ਫਸ ਕੇ।1।

ਅਗਨੇ ਮਾਹਿ—ਅੱਗ ਵਿਚ।1।

ਅਮਾਰਗਿ—ਕੁਰਾਹੇ। ਮੂਲਹੁ—ਜਗਤ ਦੇ ਮੂਲ ਪ੍ਰਭੂ ਤੋਂ। ਡਾਰਿ—ਡੋਲ ਕੇ। ਲਾਇ—ਲੱਦ ਕੇ, ਸੰਚ ਕੇ।2।

ਅਖਾਰਾ—ਅਖਾੜਾ, ਤਮਾਸ਼ਾ। ਪੂਰੇ ਤਾਲ—ਨੱਚਦੀ ਹੈ। ਨਿਹਾਲੇ—ਤੱਕਦੀ ਹੈ, ਗਹੁ ਨਾਲ ਜਾਚਦੀ ਹੈ। ਸਾਸ—  
 ਸੂਰ।3।

ਮਸਤਕਿ—ਮੱਥੇ ਉੱਤੇ। ਕਰਮਾ—ਬਖਸ਼ਸ਼ (ਦਾ ਲੇਖ)। ਭਜਿ—ਦੰੜ ਕੇ। ਪਰਿ ਹੈ—ਪੈਂਦਾ ਹੈ। ਇਨ ਬਿਧਿ—  
 ਇਸ ਤਰੀਕੇ ਨਾਲ, ਗੁਰੂ ਦੀ ਸ਼ਰਨ ਪੈ ਕੇ।4।

ਅਰਥ:- ਵਿਕਾਰੀ ਬੰਦੇ ਦਾ ਟਿਕਾਣਾ ਸਦਾ ਉਸ ਅੱਗ ਵਿਚ ਰਹਿੰਦਾ ਹੈ ਜੋ ਅੱਗ ਸਦਾ ਬਲਦੀ ਰਹਿੰਦੀ ਹੈ, ਕਦੇ  
 ਬੁੱਝਦੀ ਨਹੀਂ।1। ਰਹਾਉ।

ਅੰਨ੍ਹਾ (ਪਾਪੀ) ਆਪਣੀ ਵਹੁਟੀ ਛੱਡ ਦੋਂਦਾ ਹੈ, ਤੇ ਪਰਾਈ ਜਨਾਨੀ ਨਾਲ ਝਖਾਂ ਮਾਰਦਾ ਹੈ, (ਪਰਾਈ ਨਾਰ ਨੂੰ ਵੇਖ  
 ਕੇ ਉਹ ਇਉਂ ਹੀ ਖੁਸ਼ ਹੁੰਦਾ ਹੈ) ਜਿਵੇਂ ਤੋਤਾ ਸਿੰਬਲ ਰੁੱਖ ਨੂੰ ਵੇਖ ਕੇ ਖੁਸ਼ ਹੁੰਦਾ ਹੈ (ਪਰ ਉਸ ਸਿੰਬਲ ਤੋਂ ਉਸ ਤੋਤੇ  
 ਨੂੰ ਹਾਸਲ ਕੁਝ ਨਹੀਂ ਹੁੰਦਾ); ਆਖਰ ਨੂੰ ਅਜਿਹਾ ਵਿਕਾਰੀ ਮਨੁੱਖ (ਇਸ ਵਿਕਾਰ) ਵਿਚ ਗ੍ਰਸਿਆ ਹੋਇਆ ਹੀ ਮਰ  
 ਜਾਂਦਾ ਹੈ।1।

ਜਿੱਥੇ ਪ੍ਰਭੂ ਦੀ ਭਗਤੀ ਹੁੰਦੀ ਹੈ (ਵਿਕਾਰੀ ਮਨੁੱਖ) ਉਹ ਥਾਂ ਜਾ ਕੇ ਨਹੀਂ ਵੇਖਦਾ, (ਜੀਵਨ ਦਾ ਸਿੱਧਾ) ਰਾਹ ਛੱਡ ਕੇ  
 (ਵਿਕਾਰਾਂ ਦੇ) ਉਲਟੇ ਰਸਤੇ ਪੈਂਦਾ ਹੈ, ਜਗਤ ਦੇ ਮੂਲ ਪ੍ਰਭੂ ਤੋਂ ਖੁੰਝ ਕੇ ਜਨਮ ਮਰਨ ਦੇ ਗੇੜ ਵਿਚ ਪੈ ਜਾਂਦਾ ਹੈ,  
 ਨਾਮ-ਅੰਮ੍ਰਿਤ ਡੋਲ ਕੇ (ਵਿਕਾਰਾਂ ਦਾ) ਜ਼ਹਿਰ ਲੱਦ ਕੇ ਖਾਂਦਾ ਹੈ।2।

ਜਿਵੇਂ ਵੇਸਵਾਂ ਦੇ ਮੁਜਰੇ ਹੁੰਦੇ ਹਨ, (ਸੁਹਣੀ ਸੁਹਣੀ) ਪੁਸ਼ਾਕ ਪਾ ਕੇ ਸਿੰਗਾਰ ਕਰਦੀਆਂ ਹਨ। ਵੇਸਵਾ ਨੱਚਦੀ ਹੈ, ਤੇ  
 ਬੜੇ ਗਹੁ ਨਾਲ ਆਪਣੀ ਸੁਰ ਨੂੰ ਤੋਲਦੀ ਹੈ, (ਬੱਸ, ਇਸ ਵਿਕਾਰੀ ਜੀਵਨ ਦੇ ਕਾਰਨ) ਉਸ ਦੇ ਗਲ ਵਿਚ ਜਮਾਂ  
 ਦੀ ਫਾਹੀ ਪੈਂਦੀ ਹੈ।3।

ਨਾਮਦੇਵ ਇਹ ਇਕ ਵਿਚਾਰ ਦਾ ਬਚਨ ਆਖਦਾ ਹੈ—ਜਿਸ ਮਨੁੱਖ ਦੇ ਮੱਥੇ ਉੱਤੇ ਪ੍ਰਭੂ ਦੀ ਬਖਸ਼ਸ਼ (ਦਾ ਲੇਖ)  
 ਲਿਖਿਆ ਹੋਇਆ ਹੈ (ਭਾਵ, ਪਿਛਲੇ ਕੀਤੇ ਕਰਮਾਂ ਅਨੁਸਾਰ ਧੁਰੋਂ ਬਖਸ਼ਸ਼ ਹੁੰਦੀ ਹੈ) ਉਹ (ਵਿਕਾਰਾਂ ਵਲੋਂ) ਹਟ ਕੇ  
 ਸਤਿਗੁਰੂ ਦੀ ਸ਼ਰਨ ਪੈਂਦਾ ਹੈ। ਹੇ ਸੰਤ ਜਨੋ! ਗੁਰੂ ਦੀ ਸ਼ਰਨ ਪੈ ਕੇ ਹੀ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਪਾਰ ਲੰਘ  
 ਸਕੋਗੇ।4।2।8।

ਸ਼ਬਦ ਦਾ ਭਾਵ:- ਵਿਕਾਰੀ ਦਾ ਜੀਵਨ—ਵਿਕਾਰਾਂ ਦੀ ਅਬੁੱਝਵੀਂ ਅੱਗ ਸਦਾ ਉਸ ਨੂੰ ਸਾੜਦੀ ਰਹਿੰਦੀ ਹੈ। ਪ੍ਰਭੂ

ਦੀ ਮਿਹਰ ਹੋਵੇ ਤਾਂ ਗੁਰੂ ਦੀ ਸ਼ਰਨ ਪਿਆਂ ਖਲਾਸੀ ਹੁੰਦੀ ਹੈ।